

ਕਾਨੜਾ ਮਹਲਾ ੫ ॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ
ਚਰਨ ਗੋਬਿੰਦ ਜੀ ਕੇ ਬਸਨਾ ॥ ੧ ॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ
ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ
ਪਰਬੋਧਾ ॥੨॥ ਤ੍ਰਿਸਨ ਨ ਬੁਝੀ ਬਹੁ ਰੰਗ ਮਾਇਆ ॥ ਨਾਮੁ ਲੈਤ ਸਰਬ ਸੁਖ ਪਾਇਆ ॥ ੩ ॥
ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥ {ਪੰਨਾ 1298}

ਪਦ ਅਰਥ:- ਕੀਰਤਿ—ਸਿਫਤਿ-ਸਾਲਾਹ। ਗਾਉ—ਗਾਇਆ ਕਰ। ਰਸਨਾਂ—ਹੇ ਜੀਭ! ਕਰਿ—ਕਰਿਆ ਕਰ।
ਬੰਦਨ—ਨਮਸਕਾਰ। ਊਹਾਂ—ਉਥੇ, ਸੰਤ ਜਨਾਂ ਦੇ ਹਿਰਦੇ ਵਿਚ। ਬਸਨਾ—ਵੱਸਦੇ ਹਨ।1। ਰਹਾਉ।

ਅਨਿਕ ਭਾਂਤਿ ਕਰਿ—ਅਨੇਕਾਂ ਢੰਗ ਵਰਤ ਕੇ! ਨ ਪਾਵਉ—ਨ ਪਾਵਉ, ਮੈਂ ਨਹੀਂ ਲੱਭ ਸਕਦਾ। ਧਿਆਵਉ—
ਧਿਆਵਉ, ਮੈਂ ਧਿਆਉਂਦਾ ਹਾਂ।1।

ਕੋਟਿ—ਕ੍ਰੋੜਾਂ। ਕਰਮ—ਮਿਥੇ ਹੋਏ ਧਾਰਮਿਕ ਕੰਮ। ਕਰਿ—ਕਰ ਕੇ। ਦੇਹ—ਸਰੀਰ। ਨ ਸੋਧਾ—ਪਵਿੱਤਰ ਨਹੀਂ
ਹੁੰਦਾ। ਪਰਬੋਧਾ—(ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ।2।

ਤ੍ਰਿਸਨ—ਤ੍ਰੇਹ, ਲਾਲਚ। ਲੈਤ—ਲੈਂਦਿਆਂ, ਸਿਮਰਦਿਆਂ। ਸਰਬ—ਸਾਰੇ।3।

ਦਇਆਲ—ਦਇਆਵਾਨ। ਕਹੁ—ਆਖ। ਜੰਜਾਲ—ਮਾਇਆ ਦੇ ਮੋਹ ਦੀਆਂ ਫਾਹੀਆਂ।4।

ਅਰਥ:- ਹੇ ਮੇਰੀ ਜੀਭ! ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਇਆ ਕਰ। ਹੇ ਭਾਈ! ਸੰਤ-ਜਨਾਂ ਦੇ
ਚਰਨਾਂ ਉਤੇ ਅਨੇਕਾਂ ਵਾਰੀ ਨਮਸਕਾਰ ਕਰਿਆ ਕਰ, ਸੰਤ ਜਨਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਦੇ ਚਰਨ
ਵੱਸਦੇ ਹਨ।1। ਰਹਾਉ।

ਹੇ ਭਾਈ! ਅਨੇਕਾਂ ਢੰਗ ਵਰਤ ਕੇ ਭੀ ਮੈਂ ਪਰਮਾਤਮਾ ਦਾ ਦਰ ਨਹੀਂ ਲੱਭ ਸਕਦਾ। ਜੇ ਪਰਮਾਤਮਾ ਆਪ ਹੀ
ਦਇਵਾਨ ਹੋਵੇ ਤਾਂ ਮੈਂ ਉਸ ਦਾ ਧਿਆਨ ਧਰ ਸਕਦਾ ਹਾਂ।1।

ਹੇ ਭਾਈ! (ਤੀਰਥ-ਯਾਤ੍ਰਾ ਆਦਿਕ) ਕ੍ਰੋੜਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰ ਕੇ (ਮਨੁੱਖ ਦਾ) ਸਰੀਰ ਪਵਿੱਤਰ
ਨਹੀਂ ਹੋ ਸਕਦਾ। ਮਨੁੱਖ ਦਾ ਮਨ ਸਾਧ ਸੰਗਤਿ ਵਿਚ ਹੀ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗਦਾ ਹੈ।2।

ਹੇ ਭਾਈ! (ਕ੍ਰੋੜਾਂ ਕਰਮ ਕਰ ਕੇ ਭੀ ਇਸ) ਬਹੁ-ਰੰਗੀ ਮਾਇਆ ਦੀ ਤ੍ਰਿਸ਼ਨਾ ਨਹੀਂ ਮਿਟਦੀ। ਪਰ ਪਰਮਾਤਮਾ ਦਾ
ਨਾਮ ਸਿਮਰਦਿਆਂ ਸਾਰੇ ਸੁਖ ਮਿਲ ਜਾਂਦੇ ਹਨ।3।

ਹੇ ਨਾਨਕ! ਆਖ—(ਹੇ ਭਾਈ!) ਜਦੋਂ (ਕਿਸੇ ਪ੍ਰਾਣੀ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਤਦੋਂ (ਪਰਮਾਤਮਾ
ਦਾ ਨਾਮ ਸਿਮਰ ਕੇ ਉਸ ਮਨੁੱਖ ਦੀਆਂ) ਮਾਇਆ ਦੇ ਮੋਹ ਦੀਆਂ (ਸਾਰੀਆਂ) ਫਾਹੀਆਂ ਟੁੱਟ ਜਾਂਦੀਆਂ ਹਨ।4।3।